

ਬਿਲਾਵਲੁ ਮਹਲਾ ੫ ॥

Bilaaval, Fifth Mehl:

ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥

One who forgets God is filthy, poor and low.

ਕਰਨੈਹਾਰੁ ਨ ਬੁਝਈ ਆਪੁ ਗਨੈ ਬਿਗਾਨਾ ॥੧॥

The fool does not understand the Creator Lord; instead, he thinks that he himself is the doer. ||1||

ਦੁਖੁ ਤਦੇ ਜਦਿ ਵੀਸਰੈ ਸੁਖੁ ਪ੍ਰਭੁ ਚਿਤਿ ਆਏ ॥

Pain comes, when one forgets Him. Peace comes when one remembers God.

ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥

This is the way the Saints are in bliss - they continually sing the Glorious Praises of the Lord. ||1||Pause||

ਉਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥

The high, He makes low, and the low, he elevates in an instant.

ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥

The value of the glory of our Lord and Master cannot be estimated. ||2||

ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥

While he gazes upon beautiful dramas and plays, the day of his departure dawns.

ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥

The dream becomes the dream, and his actions do not go along with him. ||3||

ਕਰਣ ਕਾਰਣ ਸਮਰਥ ਪ੍ਰਭੁ ਤੇਰੀ ਸਰਣਾਈ ॥

God is All-powerful, the Cause of causes; I seek Your Sanctuary.

ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥

Day and night, Nanak meditates on the Lord; forever and ever he is a sacrifice. ||4||20||50||